

**ਨਮੂਨੇ ਦਾ ਪ੍ਰਸ਼ਨ-ਪੱਤਰ**  
**ਜਮਾਤ: ਦਸਵੀਂ**  
**ਪੰਜਾਬੀ-ਬੀ**  
**ਟਰਮ-2 (ਫਰਵਰੀ-ਮਾਰਚ, 2022)**  
**2021-2022**

ਸਮਾਂ: 3 ਘੰਟੇ

ਲਿਖਤੀ= 35 ਅੰਕ

- ਨੋਟ: 1. 02 ਅੰਕ ਸੁੰਦਰ ਲਿਖਾਈ ਲਈ ਨਿਰਧਾਰਿਤ ਕੀਤੇ ਗਏ ਹਨ।  
 2. ਪ੍ਰਸ਼ਨ-ਪੱਤਰ ਦੇ ਕੁਲ 9 ਪ੍ਰਸ਼ਨ ਹੋਣਗੇ।  
 3. ਸਾਰੇ ਪ੍ਰਸ਼ਨ ਹੱਲ ਕਰਨੇ ਲਾਜ਼ਮੀ ਹੋਣਗੇ।

**ਪ੍ਰਸ਼ਨ ਨੰ: 1.** ਇਹ ਪ੍ਰਸ਼ਨ ਸੁੰਦਰ ਲਿਖਾਈ ਦੇ ਅੰਕਾਂ ਲਈ ਰਾਖਵਾਂ ਹੋਵੇਗਾ।

2 ਅੰਕ

**ਪ੍ਰਸ਼ਨ ਨੰ: 2.** ਵਸਤੂਨਿਸ਼ਤ ਪ੍ਰਸ਼ਨ:

1\*5= 5 ਅੰਕ

ਇੱਕ ਦੋ ਸ਼ਬਦਾਂ ਵਿੱਚ ਉੱਤਰ ਦਿਓ:

- (i) ਪੰਜਾਬੀ ਵਿੱਚ ਕਿੰਨੀਆਂ ਸਵਰ ਧੁਨੀਆਂ ਹਨ ?  
 (ii) ਗੁਰਮੁਖੀ ਲਿਪੀ ਵਿੱਚ ਕਿੰਨੀਆਂ ਲਗਾਂ-ਮਾਤਰਾਵਾਂ ਹਨ ?

**ਸਹੀ/ਗਲਤ ਦੀ ਚੋਣ ਕਰੋ:**

- (iii) ‘ਹਮਦਰਦੀ’ ਵਸਤੂ-ਵਾਚਕ ਨਾਂਵ ਹੈ। ਕੀ ਇਹ ਕਥਨ ਸਹੀ ਹੈ? (ਸਹੀ/ਗਲਤ)

ਹੇਠ ਲਿਖੇ ਵਾਕਾਂ ਦੀ ਬਰੈਕਟ ਵਿੱਚ ਦਿੱਤੇ ਗਏ ਸਹੀ ਸ਼ਬਦ ਨਾਲ ਖਾਲੀ ਥਾਂ ਭਰੋ:

- (iv) ਅ, ਆ, ਏ, ਈ ਅਤੇ .....ਪੰਜਾਬੀ ਦੇ ਸਵਰ ਹਨ। (ਹ/ਈ)  
 (v) ‘ਉਜਾਲਾ’ ਦਾ ਸਮਾਨਾਰਥਕ ਸ਼ਬਦ.....ਹੈ। (ਹਨੇਰਾ/ਚਾਨਣ)

**ਪ੍ਰਸ਼ਨ ਨੰ: 3.** ਹੇਠ ਲਿਖਿਆਂ ਵਿੱਚੋਂ ਕਿਸੇ ਵਿਸ਼ੇ ਤੇ ਲਗਪਗ 150 ਸ਼ਬਦਾਂ ਦਾ ਲੇਖ ਲਿਖੋ।

2+4=6 ਅੰਕ

- (ਉ) ਵਿਦਿਆਰਥੀ ਤੇ ਅਨੁਸ਼ਾਸਨ  
 (ਅ) ਪ੍ਰਦੂਸ਼ਣ ਦੀ ਸਮੱਸਿਆ  
 (ਇ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

**ਪ੍ਰਸ਼ਨ ਨੰ: 4.** ਤੁਹਾਡਾ ਸਾਈਕਲ ਚੋਰੀ ਹੋ ਗਿਆ ਹੈ। ਸਾਈਕਲ ਬਾਰੇ ਵੇਰਵਾ ਦਿੰਦੇ ਹੋਏ ਨੇੜੇ ਦੇ ਥਾਣੇ ਚ ਰਿਪੋਰਟ ਦਰਜ ਕਰਵਾਉਣ ਲਈ ਬਿਨੈ-ਪੱਤਰ ਲਿਖੋ।

ਜਾਂ

ਆਪਣੇ ਸ਼ਹਿਰ ਦੀ ਮਿਉਨਿਸਪਲ ਕਮੇਟੀ ਦੇ ਪ੍ਰਧਾਨ ਨੂੰ ਇੱਕ ਪੱਤਰ ਰਾਹੀਂ ਆਪਣੀ ਵਾਰਡ ਦੀਆਂ ਗਲੀਆਂ ਨਾਲੀਆਂ ਦੀ ਭੈੜੀ ਹਾਲਤ ਕਾਰਨ ਲੋਕਾਂ ਦੀਆਂ ਤਕਲੀਫਾਂ ਦੱਸਦੇ ਹੋਏ ਉਹਨਾਂ ਦੇ ਢੁਕਵੇਂ ਹੱਲ ਲਈ ਬੇਨਤੀ ਪੱਤਰ ਲਿਖੋ।

1+3+1= 5 ਅੰਕ

**ਪ੍ਰਸ਼ਨ ਨੰ: 5.** ਹੇਠ ਲਿਖੇ ਪੈਰੇ ਦਾ ਢੁਕਵਾਂ ਸਿਰਲੇਖ ਦਿਓ ਅਤੇ ਇਸ ਪੈਰੇ ਦੀ ਸੰਖੇਪ ਰਚਨਾ ਕਰੋ।

ਵਿੱਦਿਆ ਪੜ੍ਹਨ ਨਾਲ ਮਨ ਪ੍ਰਸੰਨ ਹੁੰਦਾ ਹੈ, ਗੱਲ-ਬਾਤ ਵਿੱਚ ਸਲੀਕਾ ਆਉਂਦਾ ਹੈ ਅਤੇ ਲਿਆਕਤ ਵੀ ਵਧਦੀ ਹੈ। ਵਿਹਲੇ ਸਮੇਂ ਵਿੱਦਿਆ ਪੜ੍ਹਨ ਦਾ ਮੁੱਖ ਉਪਯੋਗ ਉਸ ਦੁਆਰਾ ਅਨੰਦ ਪ੍ਰਾਪਤ ਕਰਨ ਵਿੱਚ ਹੁੰਦਾ ਹੈ। ਵਿੱਦਿਆ ਪੜ੍ਹਨ ਨਾਲ ਮਨੁੱਖ ਦੇ ਸੁਭਾਵਿਕ ਗੁਣ ਹੋਰ ਵਿਕਸਿਤ ਹੁੰਦੇ ਹਨ ਅਤੇ ਅਨੁਭਵ ਨਾਲ ਖੁਦ ਵਿੱਦਿਆ ਅਭਿਆਸ ਪੂਰਨਤਾ ਨੂੰ ਪਹੁੰਚਦਾ ਹੈ। ਮਨੁੱਖ ਦੀ ਸੁਭਾਵਿਕ ਬੁੱਧ ਆਪਣੇ-ਆਪ ਉੱਗਣ ਵਾਲੇ ਬੂਟਿਆਂ ਵਾਂਗ ਹੈ। ਇਸ ਤਰ੍ਹਾਂ ਦੇ ਬੂਟਿਆਂ ਨੂੰ ਛਾਂਗਣ ਨਾਲ ਜਿਸ ਤਰ੍ਹਾਂ ਉਹ ਵਧੇਰੇ ਬਲਵਾਨ ਹੁੰਦੇ ਹਨ, ਉਸੇ ਤਰ੍ਹਾਂ ਦਾ ਕੰਮ ਵਿੱਦਿਆ ਕਰਦੀ ਹੈ। ਵਿੱਦਿਆ ਦਾ ਉਪਯੋਗ ਕਿਸ ਤਰ੍ਹਾਂ ਕਰਨਾ ਚਾਹੀਦਾ ਹੈ? ਇਹ ਗੱਲ ਕੇਵਲ ਪੜ੍ਹਨ ਨਾਲ ਹੀ ਨਹੀਂ ਜਾਣੀ ਜਾ ਸਕਦੀ, ਇਸ ਨੂੰ ਜਾਣ ਲਈ ਵਿੱਦਿਆ ਦੇ ਨਾਲ-ਨਾਲ ਬੁੱਧੀ ਦੀ ਵੀ ਲੋੜ ਪੈਂਦੀ ਹੈ ਕਿਉਂਕਿ ਵਿੱਦਿਆ ਦਾ ਵਿਕਾਸ ਅਨੁਭਵ ਨਾਲ ਹੁੰਦਾ ਹੈ। ਇਸ ਲਈ ਉਸ ਨੂੰ ਵਰਤੋਂ ਵਿੱਚ ਲਿਆਉਣ ਲਈ ਅਨੁਭਵ ਪ੍ਰਾਪਤ ਕਰਨਾ ਵੀ ਬਹੁਤ ਜ਼ਰੂਰੀ ਹੈ।

1+3=4 ਅੰਕ

**ਪ੍ਰਸ਼ਨ ਨੰ: 6.** ਪ੍ਰਸਿੱਧ ਵਿਆਰਕਨਕਾਰ ਪਾਣਿਨੀ, ਜਿਸਦੀ ਲਿਖੀ ਹੋਈ ਪੁਸਤਕ ਦਾ ਨਾਂ ‘ਅਸਟਾਇਆਇ’ ਸੀ, ਸੰਸਕ੍ਰਿਤ ਵਿਆਕਰਨ ਦਾ ਸਭ ਤੋਂ ਵੱਡਾ ਵਿਦਵਾਨ ਮੰਨਿਆ ਜਾਂਦਾ ਹੈ ਅਤੇ ਇਸੇ ਲਈ ਇਸ ਬਾਰੇ ਆਦਰ ਤੇ ਸਤਿਕਾਰ ਵਜੋਂ ਇਹ ਕਿਹਾ ਜਾਂਦਾ ਹੈ ਕਿ ਇਸ ਦੀ ਰਚਨਾ ਈਸਵਰੀ ਗਿਆਨ ਕਾਰਨ ਹੋਈ। ਪ੍ਰਾਚੀਨ ਸਮੇਂ ਪਾਣਿਨੀ ਨੂੰ ਰਿਸ਼ੀ ਮੰਨਿਆ ਜਾਂਦਾ ਸੀ। ਆਧੁਨਿਕ ਸਮੇਂ ਵਿੱਚ ਵੀ ਇਸ ਬਾਰੇ ਪ੍ਰਸਿੱਧ ਹੈ ਕਿ ਪਾਣਿਨੀ ਬਚਪਨ ਵਿੱਚ ਬੜਾ ਹੀ ਮੁਰਖ ਸੀ, ਇਸੇ ਲਈ ਉਸ ਨੂੰ ਪਾਠਸ਼ਾਲਾ ਵਿੱਚੋਂ ਕੱਢ ਦਿੱਤਾ ਗਿਆ ਸੀ ਪਰ ਸਿਰ ਜੀ ਦੀ ਕਿਰਪਾ ਨਾਲ ਇਹ ਵਿਦਵਾਨ ਪਹਿਲੀ ਸ਼੍ਰੇਣੀ ਵਿੱਚ ਆ ਗਿਆ। ਇਹ ਪਹਿਲਾ ਵਿਆਕਰਨਕਾਰ ਨਹੀਂ ਸੀ ਕਿਉਂਚੋਂ ਇਹ ਆਪਣੀ ਪੁਸਤਕ ਵਿੱਚ ਕਈ ਵਿਆਕਰਨਕਾਰਾਂ ਦੇ ਨਾਂ ਦੇਂਦਾ ਹੈ ਜਿਹੜੇ ਇਸ ਤੋਂ ਪਹਿਲਾਂ ਹੋ ਚੁੱਕੇ ਸਨ। ਪਾਣਿਨੀ ਤੋਂ ਬਾਅਦ ਜਿਹੜੇ ਵਿਆਕਰਨ ਲਿਖੇ ਗਏ ਹਨ, ਉਹਨਾਂ ਦੀ ਗਿਣਤੀ ਕਾਫ਼ੀ ਵੱਡੀ ਹੈ ਅਤੇ ਭਾਵੇਂ ਉਹਨਾਂ ਵਿੱਚੋਂ ਕਈ ਬਹੁਤ ਹੀ ਸ਼੍ਰੇਸ਼ਟ ਤੇ ਬਹੁਤੀ ਵਰਤੋਂ ਵਿੱਚ ਆਉਂਦੇ ਹਨ ਪਰ ਪਾਣਿਨੀ ਦੁਆਰਾ ਬਣਾਏ ਹੋਏ ਨਿਯਮ ਅਜੇ ਵੀ ਸਰਬ-ਉੱਚ ਤੇ ਨਿਰਵਿਵਾਦ ਹਨ।

### ਉਪਰੋਕਤ ਪੈਰੇ ਨੂੰ ਪੜ੍ਹ ਕੇ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਉ:

1. ਪਾਣਿਨੀ ਦੀ ਪ੍ਰਸਿੱਧੀ ਕਿਹੜੀ ਗੱਲੋਂ ਹੋਈ ਹੈ?
2. ਪਾਣਿਨੀ ਦੀ ਰਚਨਾ ਨੂੰ ਈਸਵਰੀ ਗਿਆਨ ਕਾਰਨ ਹੋਈ ਕਿਉਂ ਆਖਿਆ ਜਾਂਦਾ ਹੈ?
3. ਕਿਹੜੀ ਗੱਲੋਂ ਪਤਾ ਲੱਗਦਾ ਹੈ ਕਿ ਪਾਣਿਨੀ ਪਹਿਲਾ ਵਿਆਕਰਨਕਾਰ ਨਹੀਂ ਸੀ?  $1*3= 3$  ਅੰਕ

**ਪ੍ਰਸ਼ਨ ਨੰ: 7.** ਹੇਠਾਂ ਦਿੱਤੇ ਮੁਹਾਵਰਿਆਂ ਚੋ ਤਿੰਨ ਨੂੰ ਇਸ ਤਰ੍ਹਾਂ ਵਾਕਾਂ ਵਿੱਚ ਵਰਤੋਂ ਕਿ ਅਰਥ ਸਪਸ਼ਟ ਹੋ ਜਾਣ।

ਨਹੀਂ ਮਾਸ ਦਾ ਰਿਸਤਾ ਹੋਣਾ, ਪੱਲਾ ਝਾੜਨਾ  
ਛੁੱਲੇ ਨਾ ਸਮਾਉਣਾ, ਬੇੜਾ ਪਾਰ ਕਰਨਾ, ਰੰਗ ਉੱਡ ਜਾਣਾ  $2*3= 6$  ਅੰਕ

**ਪ੍ਰਸ਼ਨ ਨੰ: 8.** ਹੇਠਾਂ ਦਿੱਤੇ ਵਾਕਾਂ ਵਿੱਚੋਂ ਕਿਸੇ ਦੋ ਵਾਕਾਂ ਦੇ ਵਿਸਰਾਮ-ਚਿੰਨ੍ਹ ਲਗਾਓ:

- (ਉ) ਅੱਛਾ ਤਾਂ ਤੇਰੇ ਮਾਤਾ ਜੀ ਐਮ.ਐ. ਹਨ  $\frac{1}{2} *4= 2$  ਅੰਕ
- (ਅ) ਰੋਟੀ ਟੁੱਕ ਤਿਆਰ ਕਰਨ ਚ ਹੋਰ ਕਿੰਨਾ ਸਮਾਂ ਲੱਗੇਗਾ
- (ਇ) ਹਾਏ ਮੇਰੀਆਂ ਆਸਾਂ ਤੇ ਪਾਣੀ ਫਿਰ ਗਿਆ
- (ਸ) ਹਾਂ ਜੀ ਗਲਤੀ ਮੈਖੋਂ ਹੋਈ ਹੈ।

**ਪ੍ਰਸ਼ਨ ਨੰ: 9.** ਹੇਠ ਦਿੱਤੇ ਵਾਕਾਂ ਵਿੱਚੋਂ ਕਿਸੇ ਇੱਕ ਦੇ ਲਿੰਗ ਅਤੇ ਵਚਨ ਬਦਲ ਕੇ ਦੋ ਵੱਖਰੇ-ਵੱਖਰੇ ਵਾਕ ਬਣਾਓ

- (ਉ) ਰਾਜਕੁਮਾਰ ਆਪਣੇ ਮਿੱਤਰਾਂ, ਦਰਜੀ, ਨਾਈ ਤੇ ਤਰਖਾਣ ਨੂੰ ਨਾਲ ਲੈ ਕੇ ਯਾਤਰਾ ਤੇ ਚਲ ਪਿਆ।
- (ਅ) ਆਦਰਸ਼ ਅਧਿਆਪਕ ਵਿਦਿਆਰਥੀਆਂ ਦੀ ਉੱਨਤੀ ਦੇ ਨਾਲ-ਨਾਲ ਸਕੂਲ ਸੰਸਥਾ ਦੀ ਵੀ ਚੌਧੱਥੀ ਉੱਨਤੀ ਕਰਦੇ ਹਨ।

$1*2= 2$  ਅੰਕ